

# Joint Call on Prime Minister by National Security Advisers / Secretaries of Security Councils attending the "Delhi Regional Security Dialogue on Afghanistan"

November 10, 2021

**"ਅਫਗਾਨਿਸਤਾਨ 'ਤੇ ਦਿੱਲੀ ਖੇਤਰੀ ਸੁਰੱਖਿਆ ਵਾਰਤਾਲਾਪ" ਵਿੱਚ ਸ਼ਾਮਲ ਹੋਣ ਵਾਲੇ  
ਰਾਸ਼ਟਰੀ ਸੁਰੱਖਿਆ ਸਲਾਹਕਾਰਾਂ / ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਪ੍ਰਧਾਨ ਮੰਤਰੀ  
ਨਾਲ ਸਾਂਝੀ ਮੁਲਾਕਾਤ  
10 ਨਵੰਬਰ, 2021**

ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜੀਤ ਡੋਵਾਲ ਦੀ ਮੇਜ਼ਬਾਨੀ ਵਿੱਚ ਹੋਏ ਅਫਗਾਨਿਸਤਾਨ 'ਤੇ ਖੇਤਰੀ ਸੁਰੱਖਿਆ ਵਾਰਤਾਲਾਪ ਲਈ ਭਾਗ ਲੈਣ ਨਵੀਂ ਦਿੱਲੀ ਪੁੱਜੇ ਸੱਤ ਦੇਸ਼ਾਂ ਦੀਆਂ ਰਾਸ਼ਟਰੀ ਸੁਰੱਖਿਆ ਪਰਿਸ਼ਦਾਂ ਦੇ ਮੁਖੀਆਂ ਨੇ ਸੰਵਾਦ ਦੇ ਪੂਰਾ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਸਾਂਝੀ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੂੰ ਆਪਣੀਆਂ ਟਿੱਪਣੀਆਂ ਵਿੱਚ, ਈਰਾਨ, ਕਜ਼ਾਕਿਸਤਾਨ, ਕਿਰਗਿਸਤਾਨ, ਰੂਸ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ ਗੱਲਬਾਤ ਕਰਾਉਣ ਅਤੇ ਵਿਚਾਰ ਵਟਾਂਦਰੇ ਦੀ ਗੁਣਵੱਤਾ ਲਈ ਭਾਰਤ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ਼੍ਰੀ ਮੋਦੀ ਨੂੰ ਅਫਗਾਨਿਸਤਾਨ ਦੀ ਸਥਿਤੀ ਬਾਰੇ ਆਪਣੇ-ਆਪਣੇ ਦੇਸ਼ਾਂ ਦੇ ਨਜ਼ਰੀਏ ਤੋਂ ਵੀ ਜਾਣੂ ਕਰਵਾਇਆ।

ਪ੍ਰਧਾਨ ਮੰਤਰੀ ਨੇ ਮਹਾਂਮਾਰੀ ਤੋਂ ਅਪੀੜਾ ਹੋਇਆਂ ਚੁਣੌਤੀਆਂ ਦੇ ਬਾਵਜੂਦ ਦਿੱਲੀ ਸੁਰੱਖਿਆ ਸੰਵਾਦ ਵਿੱਚ ਸੀਨੀਅਰ ਪਤਵੀਤਿਆਂ ਦੇ ਭਾਗ ਲੈਣ ਦੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਅਫਗਾਨਿਸਤਾਨ ਦੇ ਸੰਦਰਭ ਵਿੱਚ ਚਾਰ ਪਹਿਲੂਆਂ 'ਤੇ ਜ਼ੋਰ ਦਿੱਤਾ, ਜਿਨ੍ਹਾਂ ਉੱਤੇ ਇਸ ਖੇਤਰ ਦੇ ਦੇਸ਼ਾਂ ਨੂੰ ਧਿਆਨ ਦੇਣ ਦੀ ਲੋੜ ਹੈ: ਸਮਾਵੇਸ਼ੀ ਸਰਕਾਰ ਦੀ ਲੋੜ, ਅੱਤਵਾਦੀ ਸਮੂਹਾਂ ਦੁਆਰਾ ਵਰਤੇ ਜਾ ਰਹੇ ਅਫਗਾਨ ਖੇਤਰ ਬਾਰੇ ਕੋਈ ਸਹਿਣਸ਼ੀਲਤਾ ਨਹੀਂ ਵਰਤੇ ਜਾਣ ਦਾ ਨਜ਼ਰੀਆ, ਅਫਗਾਨਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਰਣਨੀਤੀ ਅਤੇ ਅਫਗਾਨਿਸਤਾਨ ਵਿੱਚ ਵੱਧ ਰਹੇ ਗੰਭੀਰ ਮੁਨੱਖੀ ਸੰਕਟ ਨਾਲ ਨਜਿੱਠਣਾ।

ਪ੍ਰਧਾਨ ਮੰਤਰੀ ਨੇ ਇਹ ਉਮੀਦ ਵੀ ਪ੍ਰਗਟਾਈ ਕਿ ਖੇਤਰੀ ਸੁਰੱਖਿਆ ਸੰਵਾਦ ਮੱਧ ਏਸ਼ੀਆ ਦੀਆਂ ਸੰਜਮ ਅਤੇ ਤਰੱਕੀਪਸੰਦ ਸੱਭਿਆਚਾਰ ਦੀਆਂ ਪਰੰਪਰਾਵਾਂ ਨੂੰ ਮੁੜ ਸੁਰਜੀਤ ਕਰਨ ਅਤੇ ਕੱਟੜਪੰਥੀ ਰੁਝਾਨਾਂ ਦਾ ਮੁਕਾਬਲਾ ਕਰਨ ਵੱਲ ਕੰਮ ਕਰੇਗਾ।

ਨਵੀਂ ਦਿੱਲੀ  
10 ਨਵੰਬਰ, 2021

DISCLAIMER: This is an approximate translation. The original is available in English on MEA's website and may be referred to as the official press release.